

ਸਿਰੀਰਾਗੁ ਮਹਲਾ ੩ ॥

Siree Raag, Third Mehl:

ਜਿਨੀ ਪੁਰਖੀ ਸਤਗੁਰੁ ਨ ਸੇਵਿਓ ਸੇ ਦੁਖੀਏ ਜੁਗ ਚਾਰਿ ॥

Those who do not serve the True Guru shall be miserable throughout the four ages.

ਘਰਿ ਹੋਦਾ ਪੁਰਖੁ ਨ ਪਛਾਣਿਆ ਅਭਿਮਾਨਿ ਮੁਠੇ ਅਹੰਕਾਰਿ ॥

The Primal Being is within their own home, but they do not recognize Him. They are plundered by their egotistical pride and arrogance.

ਸਤਗੁਰੂ ਕਿਆ ਫਿਟਕਿਆ ਮੰਗਿ ਥਕੇ ਸੰਸਾਰਿ ॥

Cursed by the True Guru, they wander around the world begging, until they are exhausted.

ਸਚਾ ਸਬਦੁ ਨ ਸੇਵਿਓ ਸਭਿ ਕਾਜ ਸਵਾਰਣਹਾਰੁ ॥੧॥

They do not serve the True Word of the Shabad, which is the solution to all of their problems. ||1||

ਮਨ ਮੇਰੇ ਸਦਾ ਹਰਿ ਵੇਖੁ ਹਦੂਰਿ ॥

O my mind, see the Lord ever close at hand.

ਜਨਮ ਮਰਨ ਦੁਖੁ ਪਰਹਰੈ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥

He shall remove the pains of death and rebirth; the Word of the Shabad shall fill you to overflowing. ||1||Pause||

ਸਚੁ ਸਲਾਹਨਿ ਸੇ ਸਚੇ ਸਚਾ ਨਾਮੁ ਅਧਾਰੁ ॥

Those who praise the True One are true; the True Name is their Support.

ਸਚੀ ਕਾਰ ਕਮਾਵਣੀ ਸਚੇ ਨਾਲਿ ਪਿਆਰੁ ॥

They act truthfully, in love with the True Lord.

ਸਚਾ ਸਾਹੁ ਵਰਤਦਾ ਕੋਇ ਨ ਮੇਟਣਹਾਰੁ ॥

The True King has written His Order, which no one can erase.

ਮਨਮੁਖ ਮਹਲੁ ਨ ਪਾਇਨੀ ਕੂੜਿ ਮੁਠੇ ਕੂੜਿਆਰ ॥੨॥

The self-willed manmukhs do not obtain the Mansion of the Lord's Presence. The false are plundered by falsehood. ||2||

ਹਉਮੈ ਕਰਤਾ ਜਗੁ ਮੁਆ ਗੁਰ ਬਿਨੁ ਘੋਰ ਅੰਧਾਰੁ ॥

Engrossed in egotism, the world perishes. Without the Guru, there is utter darkness.

ਮਾਇਆ ਮੋਹਿ ਵਿਸਾਰਿਆ ਸੁਖਦਾਤਾ ਦਾਤਾਰੁ ॥

In emotional attachment to Maya, they have forgotten the Great Giver, the Giver of Peace.

ਸਤਗੁਰੁ ਸੇਵਹਿ ਤਾ ਉਬਰਹਿ ਸਚੁ ਰਖਹਿ ਉਰ ਧਾਰਿ ॥

Those who serve the True Guru are saved; they keep the True One enshrined in their hearts.

ਕਿਰਪਾ ਤੇ ਹਰਿ ਪਾਈਐ ਸਚਿ ਸਬਦਿ ਵੀਚਾਰਿ ॥੩॥

By His Grace, we find the Lord, and reflect on the True Word of the Shabad. ||3||

ਸਤਗੁਰੁ ਸੇਵਿ ਮਨੁ ਨਿਰਮਲਾ ਹਉਮੈ ਤਜਿ ਵਿਕਾਰ ॥

Serving the True Guru, the mind becomes immaculate and pure; egotism and corruption are discarded.

ਆਪੁ ਛੋਡਿ ਜੀਵਤ ਮਰੈ ਗੁਰ ਕੈ ਸਬਦਿ ਵੀਚਾਰ ॥

So abandon your selfishness, and remain dead while yet alive. Contemplate the Word of the Guru's Shabad.

ਧੰਧਾ ਧਾਵਤ ਰਹਿ ਗਏ ਲਾਗਾ ਸਾਚਿ ਪਿਆਰੁ ॥

The pursuit of worldly affairs comes to an end, when you embrace love for the True One.

ਸਚਿ ਰਤੇ ਮੁਖ ਉਜਲੇ ਤਿਤੁ ਸਾਚੈ ਦਰਬਾਰਿ ॥੪॥

Those who are attuned to Truth-their faces are radiant in the Court of the True Lord. ||4||

ਸਤਗੁਰੁ ਪੁਰਖੁ ਨ ਮੰਨਿਓ ਸਬਦਿ ਨ ਲਗੋ ਪਿਆਰੁ ॥

Those who do not have faith in the Primal Being, the True Guru, and who do not enshrine love for the Shabad

ਇਸਨਾਨੁ ਦਾਨੁ ਜੇਤਾ ਕਰਹਿ ਦੂਜੈ ਭਾਇ ਖੁਆਰੁ ॥

-they take their cleansing baths, and give to charity again and again, but they are ultimately consumed by their love of duality.

ਹਰਿ ਜੀਉ ਆਪਣੀ ਕ੍ਰਿਪਾ ਕਰੇ ਤਾ ਲਾਗੈ ਨਾਮ ਪਿਆਰੁ ॥

When the Dear Lord Himself grants His Grace, they are inspired to love the Naam.

ਨਾਨਕ ਨਾਮੁ ਸਮਾਲਿ ਤੂ ਗੁਰ ਕੈ ਹੇਤਿ ਅਪਾਰਿ ॥੫॥੨੦॥੫੩॥

O Nanak, immerse yourself in the Naam, through the Infinite Love of the Guru. ||5||20||53||